

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ ਅਨਦੋ ਅਨਦੁ ਘਣਾ ਮੈ ਸੋ ਪ੍ਰਭੁ  
ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁਮੀਠਾ ਮਨ ਮਹਿ ਵੂਠਾ  
ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ  
ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ  
ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥ {ਪੰਨਾ 452}

ਪਦਅਰਥ:- ਅਨਦੋ ਅਨਦੁ—ਆਨੰਦ ਹੀ ਆਨੰਦ। ਘਣਾ—ਬਹੁਤ। ਵੂਠਾ—ਆ ਵੱਸਿਆ। ਤੂਠਾ—ਪ੍ਰਸੰਨ  
ਹੋਇਆ। ਸਹਜੁ—ਆਤਮਕ ਅਡੋਲਤਾ। ਗ੍ਰਿਹੁ—ਘਰ, ਹਿਰਦਾ-ਘਰ। ਵਸਿ ਆਇਆ—ਵੱਸ ਪਿਆ ਹੈ।  
ਮੰਗਲੁ—ਖੁਸ਼ੀ ਦਾ ਗੀਤ। ਓਇ—(ਲਫਜ਼ ‘ਉਹ’ ਤੋਂ ਬਹੁ-ਵਚਨ)। ਭਾਗਿ ਗਇਆ—ਭੱਜ ਗਏ। ਆਘਾਣੇ—  
ਰੱਜ ਗਏ ਹਨ। ਅੰਮ੍ਰਿਤ ਬਾਣੇ—ਆਤਮਕ ਜੀਵਨ ਦੇਣ ਵਾਲੀ ਬਾਣੀ ਨਾਲ। ਬਸੀਠਾ—ਵਕੀਲ, ਵਿਚੋਲਾ।  
ਸਿਉ—ਨਾਲ। ਨੈਣੀ—ਅੱਖਾਂ ਨਾਲ।1।

ਅਰਥ:- (ਹੇ ਭਾਈ! ਮੇਰੇ ਹਿਰਦੇ-ਘਰ ਵਿਚ) ਆਨੰਦ ਹੀ ਆਨੰਦ ਬਣ ਗਿਆ ਹੈ (ਕਿਉਂਕਿ) ਮੈਂ ਉਸ ਪ੍ਰਭੁ ਦਾ  
ਦਰਸ਼ਨ ਕਰ ਲਿਆ ਹੈ (ਜੋ ਆਨੰਦ ਦਾ ਸੋਮਾ ਹੈ), ਅਤੇ ਮੈਂ ਪਰਮਾਤਮਾ ਦੇ ਨਾਮ ਦਾ ਮਿੱਠਾ ਰਸ ਚੱਖ ਲਿਆ ਹੈ।  
(ਹੇ ਭਾਈ!) ਪਰਮਾਤਮਾ ਦੇ ਨਾਮ ਦਾ ਮਿੱਠਾ ਰਸ ਮੇਰੇ ਮਨ ਵਿਚ ਆ ਵੱਸਿਆ ਹੈ (ਕਿਉਂਕਿ) ਸਤਿਗੁਰੂ (ਮੇਰੇ ਉਤੇ)  
ਦਇਆਵਾਨ ਹੋ ਗਿਆ ਹੈ (ਗੁਰੂ ਦੀ ਮੇਹਰ ਨਾਲ ਮੇਰੇ ਅੰਦਰ) ਆਤਮਕ ਅਡੋਲਤਾ ਪੈਦਾ ਹੋ ਗਈ ਹੈ। ਹੁਣ ਮੇਰਾ  
(ਹਿਰਦਾ) ਘਰ ਵੱਸ ਪਿਆ ਹੈ (ਮੇਰੇ ਗਿਆਨ-ਇੰਦ੍ਰੇ) ਖੁਸ਼ੀ ਦਾ ਗੀਤ ਗਾ ਰਹੇ ਹਨ (ਮੇਰੇ ਹਿਰਦੇ-ਘਰ ਵਿਚੋਂ) ਉਹ  
(ਕਾਮਾਦਿਕ) ਪੰਜ ਵੈਰੀ ਨੱਸ ਗਏ ਹਨ। (ਹੇ ਭਾਈ! ਜਦੋਂ ਦਾ) ਮਿੱਤਰ ਗੁਰੂ (ਪਰਮਾਤਮਾ ਨਾਲ ਮਿਲਾਣ ਵਾਸਤੇ)  
ਵਕੀਲ ਬਣਿਆ ਹੈ, ਉਸ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਬਰਕਤਿ ਨਾਲ ਮੇਰੇ ਗਿਆਨ-ਇੰਦ੍ਰੇ ਠੰਢੇ-  
ਠਾਰ ਹੋ ਗਏ ਹਨ (ਮਾਇਕ ਪਦਾਰਥਾਂ ਵਲੋਂ) ਰੱਜ ਗਏ ਹਨ।

ਹੇ ਨਾਨਕ! ਆਖ—ਮੇਰਾ ਮਨ ਹੁਣ ਪਰਮਾਤਮਾ ਨਾਲ ਗਿੱਝ ਗਿਆ ਹੈ, ਮੈਂ ਉਸ ਪਰਮਾਤਮਾ ਨੂੰ (ਆਪਣੀਆਂ)  
ਅੱਖਾਂ ਨਾਲ ਵੇਖ ਲਿਆ ਹੈ।1।

ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ  
ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਵੀ ਆਪੇ ਮਾਵੀ ਆਪਿ ਸੁਆਮੀ  
ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ  
ਬੈਠਾ ਸੋਹੇ ਬੰਕ ਦੁਆਰੇ ॥੨॥ {ਪੰਨਾ 452}

ਪਦਅਰਥ:- ਸੋਹਿਅੜੇ—ਸੋਭਨੀਕ ਹੋ ਗਏ ਹਨ। ਬੰਕ—ਬਾਂਕੇ, ਸੁੰਦਰ। ਮੇਰੇ ਦੁਆਰੇ—ਮੇਰੇ ਗਿਆਨ-ਇੰਦ੍ਰੇ।  
ਪਾਹੁਨੜੇ—ਮੇਰੀ ਜਿੰਦ ਦਾ ਪਤੀ। ਕਾਰਜ ਸਾਰੇ—ਮੇਰੇ (ਸਾਰੇ) ਕੰਮ ਸੰਵਾਰਦੇ ਹਨ। ਕਰਿ—ਕਰ ਕੇ। ਆਪੇ—  
ਆਪ ਹੀ। ਮਾਵੀ—(ਵਿਆਹ ਵਾਲੇ ਘਰ ਆਇਆ ਹੋਇਆ) ਮੇਲ। ਸੁਆਮੀ—ਖਸਮ। ਦੇਵਾ—ਇਸ਼ਟ-ਦੇਵ  
(ਜਿਸ ਦੇ ਸਾਹਮਣੇ ਵਿਆਹ ਹੁੰਦਾ ਹੈ)। ਕਾਰਜੁ—ਵਿਆਹ ਦਾ ਕੰਮ। ਧਾਰਨ ਧਾਰੇ—ਆਸਰਾ ਦੇਂਦਾ ਹੈ। ਸਹੁ—  
ਖਸਮ-ਪ੍ਰਭੁ। ਘਰ—ਹਿਰਦਾ-ਘਰ।2।

ਅਰਥ:- (ਹੇ ਸਖੀ! ਮੇਰੇ ਹਿਰਦੇ-ਘਰ ਦੇ ਸਾਰੇ ਦਰਵਾਜ਼ੇ) ਮੇਰੇ ਗਿਆਨ-ਇੰਦ੍ਰੇ ਸੋਹਣੇ ਹੋ ਗਏ ਹਨ ਸੋਭਨੀਕ ਹੋ ਗਏ  
ਹਨ (ਕਿਉਂਕਿ ਮੇਰੇ ਹਿਰਦੇ-ਘਰ ਵਿਚ) ਮੇਰੀ ਜਿੰਦ ਦੇ ਸਾਈਂ ਮੇਰੇ ਸੰਤ-ਪ੍ਰਭੁ ਜੀ ਆ ਬਿਰਾਜੇ ਹਨ। ਮੇਰੇ ਪਿਆਰੇ  
ਸੰਤ-ਪ੍ਰਭੁ ਜੀ ਮੇਰੇ ਕੰਮ ਸਾਰੇ ਸੰਵਾਰ ਰਹੇ ਹਨ (ਮੇਰੇ ਸਾਰੇ ਗਿਆਨ-ਇੰਦ੍ਰੇ ਉਸ ਸੰਤ-ਪ੍ਰਭੁ ਨੂੰ) ਨਮਸਕਾਰ ਕਰ ਕੇ  
ਉਸ ਦੀ ਸੇਵਾ-ਭਗਤੀ ਵਿਚ ਲੱਗ ਗਏ ਹਨ। ਉਹ ਆਪ ਹੀ ਜਾਵੀ ਹੈ ਉਹ ਆਪ ਹੀ ਮੇਲ ਹੈ ਉਹ ਆਪ ਹੀ ਮਾਲਕ

ਹੈ ਉਹ ਆਪ ਹੀ ਇਸ਼ਟ-ਦੇਵ ਹੈ। (ਮੇਰੀ ਜਿੰਦ ਦਾ ਮਾਲਕ-ਪ੍ਰਭੂ ਮੇਰੀ ਜਿੰਦ ਨੂੰ ਆਪਣੇ ਚਰਨਾਂ ਵਿਚ ਜੋੜਨ ਦਾ ਇਹ) ਆਪਣਾ ਕੰਮ ਆਪ ਹੀ ਸਿਰੇ ਚਾੜ੍ਹਦਾ ਹੈ।

ਹੇ ਨਾਨਕ! ਆਖ—ਮੇਰਾ ਖਸਮ-ਪ੍ਰਭੂ ਮੇਰੇ ਹਿਰਦੇ-ਘਰ ਵਿਚ ਆ ਬੈਠਦਾ ਹੈ, ਮੇਰੇ ਸਾਰੇ ਗਿਆਨ-ਇੰਦ੍ਰੇ ਸੋਹਣੇ ਬਣ ਗਏ ਹਨ।2।

**ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ  
ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ  
ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨ ਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ  
ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥ {ਪੰਨਾ 452}**

ਪਦਅਰਥ:- ਨਵ—ਨੌਂ। ਨਿਧਿ—ਖਜ਼ਾਨਾ। ਨਵ ਨਿਧੇ—ਸ੍ਰਿਸ਼ਟੀ ਦੇ ਸਾਰੇ ਨੌਂ ਹੀ ਖਜ਼ਾਨੇ। ਘਰ—ਹਿਰਦਾ-ਘਰ। ਧਿਆਈ—ਧਿਆਈਂ, ਮੈਂ ਸਿਮਰਦਾ ਹਾਂ। ਸਖਾਈ—ਸਾਥੀ। ਸਹਜ—ਆਤਮਕ ਅਡੋਲਤਾ। ਸੁਭਾਈ—ਸ੍ਰੇਸ਼ਟ ਪ੍ਰੇਮ ਦਾ ਦਾਤਾ। ਗਣਤ—ਚਿੰਤਾ। ਚੂਕੀ—ਮੁੱਕ ਗਈ ਹੈ। ਧਾਈ—ਭਟਕਣਾ। ਨ ਵਿਆਪੈ—ਜ਼ੋਰ ਨਹੀਂ ਪਾ ਸਕਦੀ। ਚਿੰਦਾ—ਚਿੰਤਾ। ਗਾਜੇ—ਗੱਜ ਰਿਹਾ ਹੈ, ਪਰਗਟ ਹੋ ਰਿਹਾ ਹੈ। ਅਨਹਦ—ਇੱਕ-ਰਸ। ਅਨਹਦ ਵਾਜੇ—ਇੱਕ-ਰਸ ਵਾਜੇ ਵੱਜ ਰਹੇ ਹਨ। ਸੋਭ—ਸੋਭਾ। ਮੇਰੈ ਸੰਗੇ—ਮੇਰੇ ਨਾਲ।3।

ਅਰਥ:- ਹੇ ਭਾਈ! ਹੁਣ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ, ਮੈਨੂੰ ਹਰੇਕ ਪਦਾਰਥ ਮਿਲ ਗਿਆ ਹੈ, ਮੈਂ ਸਭ ਕੁਝ ਲੱਭ ਲਿਆ ਹੈ, ਸ੍ਰਿਸ਼ਟੀ ਦੇ ਸਾਰੇ ਹੀ ਨੌਂ ਖਜ਼ਾਨੇ ਮੇਰੇ ਹਿਰਦੇ-ਘਰ ਵਿਚ ਆ ਟਿਕੇ ਹਨ।

ਮੈਂ ਉਸ ਗੋਬਿੰਦ ਦਾ ਨਾਮ ਸਦਾ ਸਿਮਰਦਾ ਹਾਂ ਜੋ ਮੇਰਾ ਸਦਾ ਲਈ ਸਾਥੀ ਬਣ ਗਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ ਆਤਮਕ ਅਡੋਲਤਾ ਤੇ ਪ੍ਰੇਮ ਪੈਦਾ ਹੋ ਗਿਆ ਹੈ। ਮੈਂ, ਆਪਣੇ ਅੰਦਰ ਚਿੰਤਾ-ਫਿਕਰ ਮਿਟਾ ਲਿਆ ਹੈ, ਮੇਰੀ ਭਟਕਣਾ ਮੁੱਕ ਗਈ ਹੈ, ਕੋਈ ਚਿੰਤਾ ਮੇਰੇ ਮਨ ਉਤੇ ਕਦੇ ਜ਼ੋਰ ਨਹੀਂ ਪਾ ਸਕਦੀ। ਮੇਰੇ ਅੰਦਰ ਗੋਬਿੰਦ ਗੱਜ ਰਿਹਾ ਹੈ (ਪ੍ਰਭੂ ਦੇ ਸਿਮਰਨ ਦਾ ਆਨੰਦ ਪੂਰੇ ਜੋਬਨ ਵਿਚ ਹੈ। ਇਉਂ ਆਨੰਦ ਬਣਿਆ ਹੋਇਆ ਹੈ, ਮਾਨੋ, ਸਾਰੇ ਸੰਗੀਤਕ ਸਾਜ) ਇੱਕ-ਰਸ (ਮੇਰੇ ਅੰਦਰ) ਵੱਜ ਰਹੇ ਹਨ। (ਪਰਮਾਤਮਾ ਨੇ ਮੇਰੇ ਅੰਦਰ) ਹੈਰਾਨ ਕਰ ਦੇਣ ਵਾਲੀ ਆਤਮਕ ਸੁੰਦਰਤਾ ਪੈਦਾ ਕਰ ਦਿੱਤੀ। ਹੇ ਨਾਨਕ! ਆਖ—ਪ੍ਰਭੂ-ਪਤੀ ਮੇਰੇ ਅੰਗ-ਸੰਗ ਵੱਸ ਰਿਹਾ ਹੈ, ਤਾਹੀਏਂ ਮੈਨੂੰ ਪ੍ਰਤੀਤ ਹੋ ਰਿਹਾ ਹੈ ਕਿ ਮੈਂ ਸ੍ਰਿਸ਼ਟੀ ਦੇ ਨੌਂ ਹੀ ਖਜ਼ਾਨੇ ਲੱਭ ਲਏ ਹਨ।3।

**ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ  
ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ  
ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ  
॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥ {ਪੰਨਾ 453}**

ਪਦਅਰਥ:- ਸਰਸਿਅੜੇ—ਸ-ਰਸ ਹੋ ਗਏ ਹਨ, ਆਨੰਦ-ਪੂਰਨ ਹੋ ਗਏ ਹਨ। ਮੇਰੇ ਭਾਈ ਮੀਤਾ—ਮੇਰੇ ਮਿੱਤਰ ਮੇਰੇ ਭਰਾ, ਮੇਰੇ ਸਾਰੇ ਗਿਆਨ-ਇੰਦ੍ਰੇ। ਬਿਖਮੋ ਬਿਖਮੁ—ਬਿਖਮ ਹੀ ਬਿਖਮ, ਬਹੁਤ ਔਖਾ। ਅਖਾੜਾ—ਸੰਸਾਰ-ਅਖਾੜਾ ਜਿਥੇ ਕਾਮਾਦਿਕ ਵਿਕਾਰਾਂ ਨਾਲ ਸਦਾ ਘੋਲ ਹੋ ਰਿਹਾ ਹੈ। ਗੁਰੁ ਮਿਲਿ—ਗੁਰੂ ਨੂੰ ਮਿਲ ਕੇ। ਭੀਤਾ—ਕੰਧ, ਭੀਤ। ਭਰਮ ਗੜਾ—ਭਰਮ ਦੇ ਕਿਲ੍ਹੇ ਦੀ। ਸਾਣਥ—ਸਹਾਇਤਾ ਲਈ। ਸੁਗਿਆਨਾ—ਗਿਆਨ ਵਾਲਾ। ਪਰਧਾਨਾ—ਮੰਨਿਆ-ਪ੍ਰਮਾਣਿਆ। ਜੋ—ਜਿਸ ਨੂੰ। ਪ੍ਰਭਿ—ਪ੍ਰਭੂ ਨੇ। ਜਾਂ—ਜਦੋਂ। ਵਲਿ—ਪੱਖ ਤੇ।4।

ਅਰਥ:- ਹੇ ਭਾਈ! ਗੁਰੂ ਨੂੰ ਮਿਲ ਕੇ ਮੈਂ ਇਹ ਬੜਾ ਔਖਾ ਸੰਸਾਰ-ਅਖਾੜਾ ਜਿੱਤ ਲਿਆ ਹੈ, ਹੁਣ ਮੇਰੇ ਸਾਰੇ ਮਿੱਤਰ ਭਰਾ (ਸਾਰੇ ਗਿਆਨ-ਇੰਦ੍ਰੇ) ਆਨੰਦ-ਪੂਰਤਿ ਹੋ ਰਹੇ ਹਨ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੈਂ ਸੰਸਾਰ-ਅਖਾੜਾ

ਜਿੱਤਿਆ ਹੈ (ਗੁਰੂ ਦੀ ਕਿਰਪਾ ਨਾਲ) ਮੈਂ ਸਦਾ ਪਰਮਾਤਮਾ ਦਾ ਸਿਮਰਨ ਕਰਦਾ ਹਾਂ (ਮੈਂ ਪਹਿਲਾਂ ਮਾਇਆ ਦੀ ਭਟਕਣਾ ਦੇ ਕਿਲ੍ਹੇ ਵਿਚ ਕੈਦ ਸਾਂ, ਹੁਣ ਉਹ) ਭਟਕਣਾ ਦੇ ਕਿਲ੍ਹੇ ਦੀ ਕੰਧ ਢਹਿ ਪਈ ਹੈ। ਮੈਂ ਹਰਿ-ਨਾਮ ਦਾ ਖਜ਼ਾਨਾ ਲੱਭ ਲਿਆ ਹੈ, ਇਕ ਵੱਡਾ ਖਜ਼ਾਨਾ ਲੱਭ ਲਿਆ ਹੈ, ਮੇਰੀ ਸਹਾਇਤਾ ਉਤੇ ਪ੍ਰਭੂ ਆਪ (ਮੇਰੇ ਸਿਰ ਉਤੇ) ਆ ਖਲੋਤਾ ਹੈ।

ਹੇ ਭਾਈ! ਉਹੀ ਮਨੁੱਖ ਚੰਗੀ ਸੂਝ ਵਾਲਾ ਹੈ ਉਹੀ ਮਨੁੱਖ ਹਰ ਥਾਂ ਮੰਨਿਆ-ਪ੍ਰਮਾਣਿਆ ਹੋਇਆ ਹੈ ਜਿਸ ਨੂੰ ਪ੍ਰਭੂ ਨੇ ਆਪਣਾ (ਸੇਵਕ) ਬਣਾ ਲਿਆ ਹੈ। ਹੇ ਨਾਨਕ! ਜਦੋਂ ਖਸਮ-ਪ੍ਰਭੂ ਪੱਖ ਤੇ ਹੋਵੇ ਤਾਂ ਸਾਰੇ ਮਿੱਤਰ ਭਰਾ ਭੀ ਖੁਸ਼ ਹੋ ਜਾਂਦੇ ਹਨ।॥੧॥